

## TODAY'S HUKAMNAMA FROM SRI DARBAR SAHIB, Sri Amritsar.

[October 17<sup>th</sup>, 2024 - Thursday - 05:15 AM. IST]

### ਧਨਾਸਰੀ ਮਹਲਾ ੫॥

ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ  
ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥  
ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ  
ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ  
ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥  
ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥

ਵੀਰਵਾਰ, ੧ ਕੱਤਕ (ਸੰਮਤ ਪਪਦ ਨਾਨਕਸ਼ਾਹੀ) ੧੭ ਅਕਤੂਬਰ, ੨੦੨੪ (ਅੰਗ: ੬੨੩)

ਪੰਜਾਬੀ ਵਿਆਖਿਆ:

### ਧਨਾਸਰੀ ਮਹਲਾ ੫॥

ਹੇ ਪ੍ਰਭੂ ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ  
ਆਗੂ ਹੈਂ ਜੀਵਨ-ਅਗਵਾਈ ਦੇਣ ਵਾਲਾ ਹੈਂ, ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ ! ਤੂੰ ਹੀ ਇਕ ਇਕ ਛਿਨ  
ਸਾਡੀ ਪਾਲਣਾ ਕਰਦਾ ਹੈਂ, ਅਸੀਂ ਤੇਰੇ ਬੱਚੇ ਤੇਰੇ ਆਸਰੇ ਜੀਊਂਦੇ ਹਾਂ।੧। ਹੇ ਅਣਗਿਣਤ ਗੁਣਾਂ ਦੇ  
ਮਾਲਕ ! ਹੇ ਬੇਅੰਤ ! ਮਾਲਕ-ਪ੍ਰਭੂ ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ।  
ਮਨੁੱਖ ਦੀ ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧। ਰਹਾਉ । ਹੇ ਪ੍ਰਭੂ ! ਤੂੰ  
ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ ਜੀਵਨ-ਜੁਗਤਿ ਸਮਝਾਂਦਾ  
ਹੈਂ। ਅਸੀਂ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਣੀ ਹੈ। ਫਿਰ ਭੀ  
ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈ।੨। ਹੇ ਨਾਨਕ ! ਆਖ- ਹੇ  
ਪ੍ਰਭੂ ! ਅਸੀਂ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ ਸਹਾਇਤਾ ਦੀ ਆਸ ਹੈ, ਤੂੰ ਹੀ ਸਾਡਾ ਸੱਜਣ  
ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ ! ਹੇ ਸਭ ਦੀ ਰੱਖਿਆ ਕਰਨ-ਜੋਗੇ ! ਸਾਡੀ  
ਰੱਖਿਆ ਕਰ, ਅਸੀਂ ਤੇਰੇ ਘਰ ਦੇ ਗੁਲਾਮ ਹਾਂ।੩।੧੨।

English Translation:

### DHANAASAREE, FIFTH MEHL:

You are the Giver, O Lord, O Cherisher, my Master, my Husband Lord. Each and every moment, You cherish and nurture me; I am Your child, and I rely upon You alone. || 1 || I have only one tongue — which of Your Glorious Virtues can I describe? Unlimited, infinite Lord and Master — no one knows Your limits. || 1 || Pause || You destroy millions of my sins, and teach me in so many ways. I am so ignorant — I understand nothing at all. Please honor Your innate nature, and save me! || 2 || I seek Your Sanctuary — You are my only hope. You are my companion, and my best friend. Save me, O Merciful Saviour Lord; Nanak is the slave of Your home. || 3 || 12 ||